

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ, ਐਸ.ਏ.ਐਸ.ਨਗਰ।

ਹੁਕਮ ਨੰ: 08 ਸਰ, 5105 ਅ1) 06/126-2015 ਅਮਲਾ-1(3) ਕੋ.ਸੈਲ(3)  
ਮਿਤੀ, ਐਸ.ਏ.ਐਸ.ਨਗਰ : 08.07.2015

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇਂ-ਸਮੇਂ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਅਧਿਕਾਰੀ/ ਕਰਮਚਾਰੀ ਦੇ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਤਹਿਤ ਦਿੱਤੀ ਜਾਂਦੀ ਹੈ:-

ਨਾਮ, ਅਹੁਦਾ ਅਤੇ ਕੰਮ ਕਰਨ ਦੀ ਥਾਂ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ ਤੇ ਹਸਪਤਾਲ ਦਾ ਨਾਂ
ਸ਼੍ਰੀਮਤੀ ਰੰਜਨਦੀਪ ਕੌਰ, ਲੇਕਚਰਾਰ ਐਗਰੇਜੀ, ਸਸਸ ਗੁਵਾਰਾ ਜਿਲਾ ਸੰਗਰੂਰ।	ਰੁਪਏ 73034/- (ਸਿਰਫ ਤਿਹੇਤਰ ਹਜ਼ਾਰ ਚੌਤੀ ਰੁਪਏ)	ਸ਼੍ਰੀਮਤੀ ਰੰਜਨਦੀਪ ਕੌਰ	ਖੁਦ	ਮਿਤੀ 12.07.14 ਤੋਂ ਮਿਤੀ 23.08.14 ਤੱਕ ਡੀ.ਐਮ.ਸੀ. ਹਸਪਤਾਲ, ਲੁਧਿਆਣਾ।

ਸ਼ਰਤਾਂ:-

- ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ.ਸਿ.) / ਡੀ.ਡੀ.ਓ. ਸ਼ਾਮਲੀ ਪੱਧਰ ਤੇ ਕਰਨਗੇ।
- ਇਹ ਕਿ ਸਬੰਧਤ ਵਲੋਂ ਕਿਸੇ ਸਰਕਾਰ / ਪ੍ਰਾਇਵੇਟ ਬੀਮਾ ਕੰਪਨੀ ਤੋਂ ਪਹਿਲਾਂ ਕਲੇਮ ਨਾ ਕੀਤਾ ਹੋਵੇ।
- ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਵਿੱਤੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
- ਇਹ ਮੱਦ ਅਧੀਨ ਰਾਸ਼ੀ ਉਪਲੱਬਧ ਨਾ ਹੋਣ ਦੀ ਸੂਰਤ ਵਿਚ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ (ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
- ਇਹ ਖਰਚਾ ਲੇਖਾ ਮੱਦ 2202-ਜਨਰਲ ਐਜੂ-02 ਸੈਕੰਡਰੀ ਸਿਖਿਆ -109 ਸਰਕਾਰੀ ਸੈਕੰਡਰੀ ਸਕੂਲਜ਼ ਮੈਡੀਕਲ ਰੀ-ਇਮਬਰਸਮੈਂਟ (ਨਾਨ ਪਲਾਮ) ਅਧੀਨ ਸਾਲ 2015-16 ਦੌਰਾਨ ਡੈਬਿਟ ਹੋਵੇਗਾ।

ਬਲਬੀਰ ਸਿੰਘ  
ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ।

ਪਿਠ ਅੰਕਣ ਨੰ: ਉਕਤ/ 12801-04

ਮਿਤੀ ਐਸ.ਏ.ਐਸ.ਨਗਰ: 14/7/15

ਇਸ ਹੇਠ ਲਿਖਿਆਂ ਨੂੰ ਸੂਚਨਾਂ ਅਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

- ਮੁਖੀ ਲੇਖਾਕਾਰ, ਪੰਜਾਬ, ਚੰਡੀਗੜ੍ਹ।
  - ਜਿਲਾ ਸਿਖਿਆ ਅਫਸਰ (ਸੈ.ਸਿ.) ਸੰਗਰੂਰ ਨੂੰ ਉਨ੍ਹਾਂ ਦੇ ਪੱਤਰ ਨੰ: ਲੇਖਾ-07 ( ) 2013-14/ਮੈਡੀਕਲ ਬਿਲ/2852/129/1 ਮਿਤੀ 12.06.15 ਦੇ ਹਵਾਲੇ ਵਿੱਚ।
  - ਮੁਖੀਪਲ, ਸਸਸ ਗੁਵਾਰਾ ਜਿਲਾ ਸੰਗਰੂਰ ਨੂੰ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
  - ਜਿਲਾ ਖਜਾਨਾ ਅਫਸਰ, ਸੰਗਰੂਰ।
- ਨੱਥੀ: ਮੈਡੀਕਲ ਕਲੇਮ ਸਹਿ ਪੱਤਰਾਂ ਸਮੇਤ (ਅਸਲ)

ਸੁਪਰਡੈਂਟ ਕੋਆਰਡੀਨੇਸ਼ਨ ਸੈਲ

ਰਜਿ:

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ, ਐਸ.ਏ.ਐਸ.ਨਗਰ।**

ਹੁਕਮ ਨੰ: ( 8757 ਸਰਰ, 4009 ਅ1) 06/118-15 ਅਮਲਾ-1(4) ਕੋ:ਸੈਲ(3)

ਮਿਤੀ, ਐਸ.ਏ.ਐਸ.ਨਗਰ : 08.07.2015

ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੁਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਨਿਮਨ ਰਿਟਾਇਰੀ ਦੇ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਤਹਿਤ ਦਿੱਤੀ ਜਾਂਦੀ ਹੈ:-

ਰਿਟਾਇਰੀ ਦਾ ਨਾਮ, ਅਹੁਦਾ ਅਤੇ ਪਹਿਲਾਂ ਕੰਮ ਕਰਨ ਦੀ ਥਾਂ	ਰਕਮ	ਰੋਗੀ ਦਾ ਨਾਮ	ਰਿਟਾਇਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ ਤੇ ਹਸਪਤਾਲ ਦਾ ਨਾਂ
ਸ਼੍ਰੀ ਗੁਰਦਿੱਤ ਸਿੰਘ, ਰਿਟਾਇਰਡ ਲੈਕਚਰਾਰ ਅਰਥ ਸ਼ਾਸਤਰ, ਸਸਸਸ, ਇਕੋਲਾਹ ਜਿਲਾ ਲੁਧਿਆਣਾ।	ਰੁਪਏ 1,16,732/- (ਕੇਵਲ ਇਕ ਲੱਖ ਸੋਲਾ ਹਜ਼ਾਰ ਸੱਤ ਸੌ ਬੱਤੀ ਰੁਪਏ)।	ਸ਼੍ਰੀ ਗੁਰਦਿੱਤ ਸਿੰਘ	ਖੁਦ	ਮਿਤੀ 17.08.2014 ਤੋਂ ਮਿਤੀ 24.08.2014 ਤੱਕ ਡੀ.ਐਮ.ਸੀ, ਲੁਧਿਆਣਾ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਜਿਲ੍ਹਾ ਸਿਖਿਆ ਅਫਸਰ (ਸੈ.ਸਿ.) /ਡੀ.ਡੀ.ਓ. ਆਪਣੀ ਪੱਧਰ ਤੇ ਕਰਨਗੇ।
2. ਇਹ ਕਿ ਸਬੰਧਤ ਵਲੋਂ ਕਿਸੇ ਸਰਕਾਰੀ/ਪ੍ਰਾਇਵੇਟ ਬੀਮਾ ਕੰਪਨੀ ਤੋਂ ਪਹਿਲਾਂ ਕਲੇਮ ਨਾ ਕੀਤਾ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੂਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਵਿੱਤੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ '2235-ਸ਼ੈਲ ਸਕਿਊਰਟੀ ਅਤੇ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸ਼ੈਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਸ਼ੈਲ ਪ੍ਰੋਗਰਾਮ ਗੇਇਮਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੇਇਮਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2015-16 (ਨਾਨ-ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ  
ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ.) ਪੰਜਾਬ।



ਪਿਠ ਅੰਕਣ ਨੰ: ਉਕਤ/ 12766-69

ਮਿਤੀ ਐਸ.ਏ.ਐਸ.ਨਗਰ : 14/7/15

ਉਤਾਰਾ ਹੇਠ ਲਿਖਿਆਂ ਨੂੰ ਸੂਚਨਾਂ ਅਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ:-

1. ਮਹਾਂਲੇਖਾਕਾਰ ਪੰਜਾਬ, ਚੰਡੀਗੜ੍ਹ।
2. (ਰਜਿਸਟਰਡ) ਜਿਲਾ ਸਿਖਿਆ ਅਫਸਰ (ਸੈ.ਸਿ.) ਲੁਧਿਆਣਾ ਨੂੰ ਉਨ੍ਹਾਂ ਦੇ ਪੱਤਰ ਨੰ: ਲੇਖਾ-9/2014-15 /1211 ਮਿਤੀ 09.06.15 ਦੇ ਸਬੰਧ ਵਿੱਚ ਅਸਲ ਮੈਡੀਕਲ ਬਿਲ ਸਮੇਤ ਮੰਨਜ਼ੂਰੀ ਨਾਲ ਨੱਥੀ ਭੇਜ ਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਅਦਾਇਗੀ ਸਬੰਧਤ ਨੂੰ ਤੁਰੰਤ ਕੀਤੀ ਜਾਵੇ।
3. ਜਿਲਾ ਖਜਾਨਾ ਅਫਸਰ, ਲੁਧਿਆਣਾ।
4. ਪ੍ਰਿੰਸੀਪੀਲ, ਸਸਸਸ, ਇਕੋਲਾਹ ਜਿਲਾ ਲੁਧਿਆਣਾ ਨੂੰ ਭੇਜਕੇ ਲਿਖਿਆ ਜਾਂਦਾ ਹੈ ਕਿ ਸਬੰਧਤ ਰਿਟਾਇਰੀ ਨੂੰ ਘਰ ਦੇ ਪਤੇ ਤੇ ਇਹ ਪੱਤਰ ਭੇਜਿਆ ਜਾਵੇ।

ਨੱਥੀ: ਮੈਡੀਕਲ ਕਲੇਮ ਸਹਿ ਪੱਤਰਾਂ ਸਮੇਤ(ਅਸਲ)।

  
 ਸੁਪਰਡੈਂਟ ਕੋਆਰਡੀਨੇਸ਼ਨ ਸੈਲ  


**ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ**

ਹੁਕਮ :: (7858 ਸਰਰਿ) (3555 ਸੇ-1) 12/ 103-14 ਸੇ-1 (8) (ਕੋ:ਸ-2)

ਮਿਤੀ, ਐਸ.ਏ.ਐਸ.ਨਗਰ ::06-07-15

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀਮਤੀ ਸੰਜੋਗਿਤਾ ਸ਼ਰਮਾ, ਰਿਟਾ: ਪ੍ਰਿੰਸੀਪਲ, ਸ.ਸ.ਸ.ਸ ਮੋਰਿੰਡਾ, ਜ਼ਿਲ੍ਹਾ ਰੋਪੜ। ਬੈਂਕ ਖਾਤਾ ਨੰ:10506714291 ਆਈ.ਐਫ.ਐਸ.ਸੀ.ਕੋਡ- ਐਸ.ਬੀ.ਆਈ.ਐਨ0003246 ਬੈਂਕ ਦਾ ਨਾਂ- ਸਟੇਟ ਬੈਂਕ ਆਫ ਇੰਡੀਆ, ਸੈਕਟਰ-7, ਚੰਡੀਗੜ੍ਹ ਪੀ.ਪੀ.ਓ ਨੰ:73774/ਪੰਜਾਬ	ਰੁ:-7,217/- (ਰੁਪਏ ਸੱਤ ਹਜ਼ਾਰ ਦੋ ਸੌ ਸਤਾਰਾਂ ਸਿਰਫ)	ਸ਼੍ਰੀਮਤੀ ਸੰਜੋਗਿਤਾ ਸ਼ਰਮਾ	ਖੁਦ	16-02-15 ਤੋਂ 17-05-15 ਤੱਕ ਪੀ.ਜੀ.ਆਈ, ਚੰਡੀਗੜ੍ਹ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤ ਹੈ ਕਿ ਇਸ ਮੰਨਜੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੇਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੇਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੈਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿਟ ਪੈਨਸ਼ਨਰਜ਼ ਸਾਲ 2015-16 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 12790-93

ਮਿਤੀ :- 14/7/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀਮਤੀ ਸੰਜੋਗਿਤਾ ਸ਼ਰਮਾ, ਰਿਟਾ: ਪ੍ਰਿੰਸੀਪਲ, ਮਕਾਨ ਨੰ:67, ਸੈਕਟਰ-28 ਏ, ਯੂ.ਟੀ, ਚੰਡੀਗੜ੍ਹ।

*(Handwritten signature)*

ਸੁਪਰਡੈਂਟ ਕੋਆਰਡੀਨੇਸ਼ਨ ਸੈਲ  
*(Handwritten signature)*

ਦਫਤਰ ਡਾਇਰੈਕਟਰ ਸਿਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (3557 ਅ-1) 6/107-15 ਅ 1(3) (ਕੋ:ਸ-3)

ਮਿਤੀ, ਐਸ.ਏ.ਐਸ. ਨਗਰ :: 08-07-15

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਂ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਗੁਲਸ਼ਨ ਕੁਮਾਰ ਸਿੰਘ, ਰਿਟਾ: ਲੈਕਚਰਾਰ ਪੰਜਾਬੀ, ਸ.ਸ.ਸ. ਨੰਦਪੋਰ ਕਲੋਜ਼, ਜ਼ਿਲ੍ਹਾ ਫਤਿਹਗੜ੍ਹ ਸਾਹਿਬ। ਬੈਂਕ ਖਾਤਾ ਨੰ: 55034518232 ਆਈ.ਐਫ.ਐਸ.ਸੀ.ਕੋਡ-ਐਸ.ਟੀ.ਬੀ.ਪੀ.0000502 ਬੈਂਕ ਦਾ ਨਾਂ- ਸਟੇਟ ਬੈਂਕ ਆਫ ਪਟਿਆਲਾ, ਐਸ.ਸੀ.ਓ 36-37, ਫੇਜ਼-7, ਮੋਹਾਲੀ ਪੀ.ਪੀ.ਓ ਨੰ: 250704/ ਪੰਜਾਬ	ਰੁਪੇ: 7,242/- (ਰੁਪਏ ਸੱਤ ਹਜ਼ਾਰ ਦੋ ਸੌ ਬਿਆਲੀ ਸਿਰਫ)	ਸ਼੍ਰੀ ਗੁਲਸ਼ਨ ਕੁਮਾਰ ਸਿੰਘ	ਖੁਦ	ਮਿਤੀ 26-11-14 ਤੋਂ 28-06-15 ਤੱਕ ਪੀ.ਜੀ.ਆਈ, ਚੰਡੀਗੜ੍ਹ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਗੀਇਬਰਸਮੇਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਗੀਇਬਰਸਮੇਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੋਰਮਿਟ ਪੈਨਸ਼ਨਰਜ਼ ਸਾਲ 2015-16 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੱਠ ਅੰਕਣ ਨੰ: ਉਕਤ 12794-97

ਮਿਤੀ :- 14/7/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਕਾਰ , ਪੰਜਾਬ, ਚੰਡੀਗੜ੍ਹ।
2. ਜ਼ਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਗੁਲਸ਼ਨ ਕੁਮਾਰ ਸਿੰਘ, ਰਿਟਾ: ਲੈਕਚਰਾਰ ਪੰਜਾਬੀ, ਵਾਸੀ ਮਕਾਨ ਨੰ:3405, ਸੈਕਟਰ 40-ਡੀ, ਚੰਡੀਗੜ੍ਹ।

ਸੁਪਰਡੈਂਟ ਕੋਆਰਡੀਨੇਸ਼ਨ ਸੈਲ

ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ

ਹੁਕਮ :: (3496 ਸੇ-1) 12/ 17-15 ਸੇ-1 (2) (ਕੋ:ਸ-2)

ਮਿਤੀ, ਐਸ.ਏ.ਐਸ. ਨਗਰ ::06-07-15

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਗੁਲਸ਼ਨ ਲਾਲ ਵਿੱਗ, ਰਿਟਾ: ਸੁਪਰਡੈਂਟ ਗਰੇਡ-1, ਦਫਤਰ ਡੀ.ਪੀ.ਆਈ(ਸੈ:ਸਿ:), ਪੰਜਾਬ। ਬੈਂਕ ਖਾਤਾ ਨੰ:51024739013 ਆਈ.ਐਫ.ਐਸ.ਈ ਕੋਡ:-ਐਸ.ਬੀ.ਬੀ.ਜੇ0010319 ਬੈਂਕ ਦਾ ਨਾਂ- ਸਟੇਟ ਬੈਂਕ ਆਫ ਬਿਕਾਨੇਰ ਐਂਡ ਜੈਪੁਰ, ਸੈਕਟਰ 17, ਚੰਡੀਗੜ੍ਹ ਪੀ.ਪੀ.ਓ ਨੰ:218079/ਪੰਜਾਬ	ਰੁਪੇ:7,300/- (ਰੁਪਏ ਸੱਤ ਹਜ਼ਾਰ ਤਿੰਨ ਸੌ ਸਿਰਫ)	ਸ਼੍ਰੀ ਗੁਲਸ਼ਨ ਲਾਲ ਵਿੱਗ	ਖੁਦ	ਮਿਤੀ 05-03-15 ਤੋਂ 04-05-15 ਤੱਕ ਸਰਕਾਰੀ ਹਸਪਤਾਲ, ਸੈਕਟਰ-16, ਚੰਡੀਗੜ੍ਹ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸੂਰਤ ਵਿਚ ਜ਼ਿਲਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟੋਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਸਾਲ 2015-16 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿੰਨ ਅੰਕਣ ਨੰ: ਉਕਤ 12805-08

ਮਿਤੀ :- 14/7/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜਿਲਾ ਖਜਾਨਾ ਅਫਸਰ, ਪੰਜਾਬ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਯੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ ਹਨ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਗੁਲਸ਼ਨ ਲਾਲ ਵਿੱਗ, ਰਿਟਾ: ਸੁਪਰਡੈਂਟ ਗਰੇਡ-1, ਪੁੱਤਰ ਸ਼੍ਰੀ ਮਿੱਠਾ ਰਾਮ, ਹਾਊਸ ਨੰ:46, ਸੈਕਟਰ-48 ਏ, ਚੰਡੀਗੜ੍ਹ।

ਸਿੰਘ

ਸੁਪਰਡੈਂਟ ਕੋਆਰਡੀਨੇਸ਼ਨ ਸੈਲ

**ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ ਸਿ), ਪੰਜਾਬ**

ਹੁਕਮ :: (2644) 10/130-14 ਦ.ਅ(1) (ਕੋ:ਸੈਲ-2) ਮਿਸਲ ਵਾਪਸ ਪੀ.ਪੀ.ਓ ਨੰ: ਨਹੀਂ ਸੀ।  
ਮਿਤੀ, ਐਸ.ਏ.ਐਸ. ਨਗਰ ::22-06-15

ਹੇਠ ਲਿਖੇ ਕਰਮਚਾਰੀ ਨੂੰ ਪੰਜਾਬ ਸੇਵਾਵਾਂ ਮੈਡੀਕਲ ਅਟੈਂਡੈਂਸ ਰੂਲਜ਼ ਦੇ ਨਿਯਮ 2.3 (1) ਅਤੇ ਸਰਕਾਰ ਵਲੋਂ ਸਮੇ-ਸਮੇ ਤੇ ਜਾਰੀ ਹੋਈਆਂ ਹਦਾਇਤਾਂ ਅਧੀਨ ਡਾਕਟਰੀ ਖਰਚੇ ਦੀ ਪ੍ਰਤੀ ਪੂਰਤੀ ਲਈ ਮੰਨਜ਼ੂਰੀ ਹੇਠਾਂ ਲਿਖੀਆਂ ਸ਼ਰਤਾਂ ਅਧੀਨ ਦਿੱਤੀ ਜਾਂਦੀ ਹੈ। ਵੇਰਵਾ ਇਸ ਤਰ੍ਹਾਂ ਹੈ।

ਨਾਮ, ਅਹੁਦਾ	ਰਕਮ	ਰੋਗੀ ਦਾ ਨਾਮ	ਕਰਮਚਾਰੀ ਨਾਲ ਰਿਸ਼ਤਾ	ਇਲਾਜ ਦਾ ਸਮਾਂ
ਸ਼੍ਰੀ ਸ਼ਿਵ ਕੁਮਾਰ ਮਦਾਨ, ਐਡਮਿਨ ਅਫਸਰ, ਦਫਤਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ), ਪਟਿਆਲਾ। ਬੈਕ ਖਾਤਾ ਨੰ:08431000002938 ਆਈ.ਐਫ.ਐਸ.ਸੀ.ਕੋਡ-ਪੀ.ਐਸ.ਆਈ.ਬੀ0000843 ਬੈਕ ਦਾ ਨਾਂ:-ਪੰਜਾਬ ਐਂਡ ਸਿੰਧ ਬੈਂਕ, ਪੈਰਾਗਾਨ ਸਕੂਲ, ਸੈਕਟਰ-71, ਐਸ. ਏ. ਐਸ ਨਗਰ। ਪੀ.ਪੀ.ਓ ਨੰ:77559/ਪੰਜਾਬ	ਰੁ: 15,329/- ( ਕੇਵਲ ਪੰਦਰਾਂ ਹਜ਼ਾਰ ਤਿੰਨ ਸੌ ਉੱਨਤੀ ਰੁਪਏ)	ਸ਼੍ਰੀ ਸ਼ਿਵ ਕੁਮਾਰ ਮਦਾਨ	ਖੁਦ	ਮਿਤੀ 13-01-14 ਤੋਂ 18-01-14 ਤੱਕ ਐਸ.ਜੀ.ਐਚ.ਐਸ ਹਸਪਤਾਲ, ਸੋਹਾਣਾ।

ਸ਼ਰਤਾਂ:-

1. ਕਿ ਇਸ ਕਲੇਮ ਦੀ ਦਰੁੱਸਤੀ, ਉਚਿਤਤਾ ਅਤੇ ਜਾਇਜ਼ਤਾ ਦੀ ਪੜਤਾਲ ਸਬੰਧਤ ਸ਼ਾਖਾ/ ਡੀ.ਡੀ.ਓ ਆਪਣੇ ਪੱਧਰ ਤੇ ਕਰਨਗੇ।
2. ਕਿ ਸਬੰਧਤ ਵੱਲੋਂ ਕਿਸੇ ਸਰਕਾਰੀ/ ਪ੍ਰਾਇਵੇਟ ਬੀਮਾ ਕੰਪਨੀ ਤੋਂ ਕਲੇਮ ਨਹੀਂ ਕੀਤਾ ਗਿਆ ਹੋਵੇ।
3. ਇਹ ਸਪਸ਼ਟ ਤੌਰ ਤੇ ਅਨੁਬੰਧਤਾ ਹੈ ਕਿ ਇਸ ਮੰਨਜ਼ੂਰੀ ਦੀ ਰਕਮ ਨੂੰ ਚਾਲੂ ਮਾਲੀ ਸਾਲ ਦੌਰਾਨ ਖਰਚ ਕੀਤਾ ਜਾਵੇਗਾ।
4. ਇਸ ਮੱਦ ਅਧੀਨ ਰਾਸ਼ੀ ਉਪਲੱਬਧ ਨਾਂ ਹੋਣ ਦੀ ਸ਼ਰਤ ਵਿਚ ਜ਼ਿਲ੍ਹਾ ਸਿੱਖਿਆ ਅਫਸਰ/ ਡੀ.ਡੀ.ਓ ਡਾਇਰੈਕਟਰੇਟ ਦੀ ਬਜਟ ਸ਼ਾਖਾ ਨਾਲ ਨਿੱਜੀ ਤੌਰ ਤੇ ਸੰਪਰਕ ਕਰਕੇ ਫੰਡ ਉਪਲੱਬਧ ਕਰਵਾਉਣਾਂ ਉਹਨਾਂ ਦੀ ਨਿੱਜੀ ਜ਼ਿੰਮੇਵਾਰੀ ਹੋਵੇਗੀ।
5. ਇਹ ਖਰਚਾ ਲੇਖਾ ਮੱਦ "2235-ਸੋਸਲ ਸਕਿਊਰਟੀ ਐਂਡ ਵੈਲਫੇਅਰ ਟੂ ਪੈਨਸ਼ਨਰਜ਼-60 ਅਦਰ ਸੋਸਲ ਸਕਿਊਰਟੀ ਐਂਡ ਵੈਲਫੇਅਰ-200 ਅਦਰ ਪ੍ਰੋਗਰਾਮ ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੈਨਸ਼ਨਰਜ਼-03-ਰੀਇਬਰਸਮੈਂਟ ਆਫ ਮੈਡੀਕਲ ਐਕਸਪੈਂਡੀਚਰ ਟੂ ਪੰਜਾਬ ਗੌਰਮਿਟ ਪੈਨਸ਼ਨਰਜ਼ ਸਾਲ 2015-16 (ਨਾਨ ਪਲਾਨ) ਅਧੀਨ ਕੀਤਾ ਜਾਵੇਗਾ।

ਬਲਬੀਰ ਸਿੰਘ

ਡਾਇਰੈਕਟਰ ਸਿੱਖਿਆ ਵਿਭਾਗ(ਸੈ:ਸਿ) ਪੰਜਾਬ।

ਪਿਠ ਐਂਕਣ ਨੰ: ਉਕਤ 12809-12

ਮਿਤੀ :- 14/7/15

ਉਤਾਰਾ ਹੇਠ ਲਿਖਿਆ ਨੂੰ ਸੂਚਨਾ ਤੇ ਯੋਗ ਕਾਰਵਾਈ ਲਈ ਭੇਜਿਆ ਜਾਂਦਾ ਹੈ :-

1. ਮਹਾਂਲੇਖਾਕਾਰ, ਪੰਜਾਬ, ਚੰਡੀਗੜ੍ਹ।
2. ਜ਼ਿਲ੍ਹਾ ਖਜਾਨਾ ਅਫਸਰ, ਚੰਡੀਗੜ੍ਹ।
3. ਸੁਪਰਡੈਂਟ ਸੇਵਾਵਾਂ-2 ਸਾਖਾ (ਵਾਧੂ ਕਾਪੀ ਸਮੇਤ) (ਅਸਲ ਮੈਡੀਕਲ ਬਿਲ ਤੇ ਸਹਿਪੱਤਰ ਨੱਥੀ) ਭੇਜਕੇ ਲਿਖਿਆ ਜਾਂਦਾ ਹੈ ਕਿ ਇਸ ਕਲੇਮ ਦੀ ਸਬੰਧਤ ਨੂੰ ਤੁਰੰਤ ਅਦਾਇਗੀ ਕੀਤੀ ਜਾਵੇ।
4. ਸ਼੍ਰੀ ਸ਼ਿਵ ਕੁਮਾਰ ਮਦਾਨ, ਐਡਮਿਨ ਅਫਸਰ, ਮਕਾਨ ਨੰ:2419, ਸੈਕਟਰ-71, ਐਸ.ਏ.ਐਸ ਨਗਰ।

*net*

ਸੁਪਰਡੈਂਟ ਕੋਆਰਡੀਨੇਸ਼ਨ ਸੈਲ  
*+*